

ਗਉੜੀ ਮਹਲਾ ੫ ॥

Gauree, Fifth Mehl:

ਸਹਜਿ ਸਮਾਇਓ ਦੇਵ ॥

I am intuitively absorbed in the Divine Lord.

ਮੋ ਕਉ ਸਤਿਗੁਰ ਭਏ ਦਇਆਲ ਦੇਵ ॥੧॥ ਰਹਾਉ ॥

The Divine True Guru has become Merciful to me. ||1||Pause||

ਕਾਟਿ ਜੇਵਰੀ ਕੀਓ ਦਾਸਰੋ ਸੰਤਨ ਟਹਲਾਇਓ ॥

Cutting away the halter, He has made me His slave, and now I work for the Saints.

ਏਕ ਨਾਮ ਕੋ ਥੀਓ ਪੂਜਾਰੀ ਮੋ ਕਉ ਅਚਰਜੁ ਗੁਰਹਿ ਦਿਖਾਇਓ ॥੧॥

I have become a worshipper of the One Name; the Guru has shown me this amazing wonder. ||1||

ਭਇਓ ਪ੍ਰਗਾਸੁ ਸਰਬ ਉਜੀਆਰਾ ਗੁਰ ਗਿਆਨੁ ਮਨਹਿ ਪ੍ਰਗਟਾਇਓ ॥

The Divine Light has dawned, and everything is illuminated; the Guru has revealed this spiritual wisdom to my mind.

ਅੰਮ੍ਰਿਤੁ ਨਾਮੁ ਪੀਓ ਮਨੁ ਤ੍ਰਿਪਤਿਆ ਅਨਭੈ ਠਹਰਾਇਓ ॥੨॥

Drinking deeply of the Ambrosial Naam, the Name of the Lord, my mind is satisfied, and my fears have been vanquished. ||2||

ਮਾਨਿ ਆਗਿਆ ਸਰਬ ਸੁਖ ਪਾਏ ਦੂਖਹ ਠਾਉ ਗਵਾਇਓ ॥

Accepting the Command of the Lord's Will, I have found total peace; the home of suffering has been destroyed.

ਜਉ ਸੁਪ੍ਰਸੰਨ ਭਏ ਪ੍ਰਭ ਠਾਕੁਰ ਸਭੁ ਆਨਦ ਰੂਪੁ ਦਿਖਾਇਓ ॥੩॥

When God, our Lord and Master was totally pleased, He revealed everything in the form of ecstasy. ||3||

ਨਾ ਕਿਛੁ ਆਵਤ ਨਾ ਕਿਛੁ ਜਾਵਤ ਸਭੁ ਖੇਲੁ ਕੀਓ ਹਰਿ ਰਾਇਓ ॥

Nothing comes, and nothing goes; this play is all set in motion by the Lord, the Sovereign King.

ਕਹੁ ਨਾਨਕ ਅਗਮ ਅਗਮ ਹੈ ਠਾਕੁਰ ਭਗਤ ਟੇਕ ਹਰਿ ਨਾਇਓ ॥੪॥੧੫॥੧੩੬॥

Says Nanak, our Lord and Master is inaccessible and unfathomable. The Lord's devotees take His Name as their Support. ||4||15||136||